

**ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥ ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ॥**

**ਪਦਅਰਥ:-** ਹੁਕਮੀ-ਹੁਕਮ ਵਿਚ, ਅਕਾਲ ਪੁਰਖ ਦੇ ਹੁਕਮ ਅਨੁਸਾਰ। ਹੋਵਨਿ-ਹੁੰਦੇ ਹਨ, ਹੋਂਦ ਵਿਚ ਆਉਂਦੇ ਹਨ, ਬਣ ਜਾਂਦੇ ਹਨ। ਆਕਾਰ-ਸਰੂਪ, ਸ਼ਕਲਾਂ, ਸਰੀਰ। ਨ ਕਹਿਆ ਜਾਈ-ਕਹਿਆ ਨ ਜਾਈ, ਕਥਨ ਨਹੀਂ ਕੀਤਾ ਜਾ ਸਕਦਾ। ਜੀਅ-ਜੀਅ ਜੰਤ। ਹੁਕਮਿ-ਹੁਕਮ ਅਨੁਸਾਰ। ਵਡਿਆਈ-ਆਦਰ, ਸ਼ੋਭਾ।

**ਅਰਥ:-** ਅਕਾਲ ਪੁਰਖ ਦੇ ਹੁਕਮ ਅਨੁਸਾਰ ਸਾਰੇ ਸਰੀਰ ਬਣਦੇ ਹਨ, (ਪਰ ਇਹ) ਹੁਕਮ ਦੱਸਿਆ ਨਹੀਂ ਜਾ ਸਕਦਾ ਕਿ ਕਿਹੋ ਜਿਹਾ ਹੈ। ਰੱਬ ਦੇ ਹੁਕਮ ਅਨੁਸਾਰ ਹੀ ਸਾਰੇ ਜੀਵ ਜੰਮ ਪੈਂਦੇ ਹਨ ਅਤੇ ਹੁਕਮ ਅਨੁਸਾਰ ਹੀ (ਰੱਬ ਦੇ ਦਰ 'ਤੇ) ਸ਼ੋਭਾ ਮਿਲਦੀ ਹੈ।

**ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ ॥ ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ ॥**

**ਪਦਅਰਥ:-** ਉਤਮ-ਸ੍ਰੇਸ਼ਟ, ਚੰਗਾ। ਲਿਖਿ-ਲਿਖ ਕੇ, ਲਿਖੇ ਅਨੁਸਾਰ। ਪਾਈਅਹਿ-ਪਾਈਦੇ ਹਨ, ਭੋਗੀਦੇ ਹਨ। ਇਕਨਾ-ਕਈ ਮਨੁੱਖਾਂ ਨੂੰ। ਬਖਸੀਸ-ਦਾਤ, ਬਖਸ਼ਿਸ਼। ਇਕਿ-ਕਈ ਮਨੁੱਖ। ਭਵਾਈਅਹਿ-ਭਵਾਈਦੇ ਹਨ, ਜਨਮ ਮਰਨ ਦੇ ਗੇੜ ਵਿਚ ਪਾਏ ਜਾਂਦੇ ਹਨ।

**ਅਰਥ:-** ਰੱਬ ਦੇ ਹੁਕਮ ਵਿਚ ਕੋਈ ਮਨੁੱਖ ਚੰਗਾ (ਬਣ ਜਾਂਦਾ) ਹੈ, ਕੋਈ ਭੈੜਾ। ਉਸ ਦੇ ਹੁਕਮ ਵਿਚ ਹੀ (ਆਪਣੇ ਕੀਤੇ ਹੋਏ ਕਰਮਾਂ ਦੇ) ਲਿਖੇ ਅਨੁਸਾਰ ਦੁੱਖ ਤੇ ਸੁਖ ਭੋਗੀਦੇ ਹਨ। ਹੁਕਮ ਵਿਚ ਹੀ ਕਦੀ ਮਨੁੱਖਾਂ ਉੱਤੇ (ਅਕਾਲ ਪੁਰਖ ਦੇ ਦਰ ਤੋਂ) ਬਖਸ਼ਿਸ਼ ਹੁੰਦੀ ਹੈ, ਅਤੇ ਉਸ ਦੇ ਹੁਕਮ ਵਿਚ ਹੀ ਕਈ ਮਨੁੱਖ ਨਿੱਤ ਜਨਮ ਮਰਨ ਦੇ ਗੇੜ ਵਿਚ ਭਵਾਈਦੇ ਹਨ।

**ਹੁਕਮੈ ਅੰਦਰਿ ਸਭੁ ਕੇ ਬਾਹਰਿ ਹੁਕਮ ਨ ਕੋਇ ॥ ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥੨॥**

**ਪਦਅਰਥ:-** ਅੰਦਰਿ-ਰੱਬ ਦੇ ਹੁਕਮ ਵਿਚ ਹੀ। ਸਭੁ ਕੇ-ਹਰੇਕ ਜੀਵ। ਬਾਹਰਿ ਹੁਕਮ-ਹੁਕਮ ਤੋਂ ਬਾਹਰ। ਹੁਕਮੈ-ਹੁਕਮ ਨੂੰ। ਬੁਝੈ-ਸਮਝ ਲਏ। ਹਉਮੈ ਕਹੈ ਨ-ਹਉਮੈ ਦੇ ਬਚਨ ਨਹੀਂ ਆਖਦਾ, ਮੈਂ ਮੈਂ ਨਹੀਂ ਆਖਦਾ, ਸੁਆਰਥੀ ਨਹੀਂ ਬਣਦਾ।

**ਅਰਥ:-** ਹਰੇਕ ਜੀਵ ਰੱਬ ਦੇ ਹੁਕਮ ਵਿਚ ਹੀ ਹੈ, ਕੋਈ ਜੀਵ ਹੁਕਮ ਤੋਂ ਬਾਹਰ (ਭਾਵ, ਹੁਕਮ ਤੋਂ ਆਕੀ) ਨਹੀਂ ਹੋ ਸਕਦਾ। ਹੇ ਨਾਨਕ! ਜੇ ਕੋਈ ਮਨੁੱਖ ਅਕਾਲ ਪੁਰਖ ਦੇ ਹੁਕਮ ਨੂੰ ਸਮਝ ਲਏ ਤਾਂ ਫਿਰ ਉਹ ਸੁਆਰਥ ਦੀਆਂ ਗੱਲਾਂ ਨਹੀਂ ਕਰਦਾ (ਭਾਵ, ਫਿਰ ਉਹ ਸੁਆਰਥੀ ਜੀਵਨ ਛੱਡ ਦਿੰਦਾ ਹੈ)।੨।

**ਭਾਵ:-** ਪ੍ਰਭੂ ਦੇ ਹੁਕਮ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਪਰ ਉਹ ਥੋੜ੍ਹਾ-ਵਿਤਾ ਨਹੀਂ ਰਹਿੰਦਾ।